




ਜੇ ਵੁਸੀ ਦੀ ਭੈਣ ਨੇ ਕਿਹਾ

Det søstera til Vusi sa

- ✎ Nina Orange
- 👤 Wiehan de Jager
- 💬 Anu Gill
- 🗨️ panjabi / bokmål
- 📊 nivå 4



ਇੱਕ ਦਿਨ ਸਵੇਰੇ ਦਾਦੀ ਨੇ ਵੁਸੀ ਨੂੰ ਆਵਾਜ਼ ਦਿੱਤੀ, “ਵੁਸੀ, ਕਿਰਪਾ ਕਰਕੇ ਆਪਣੇ ਮਾਤਾ-ਪਿਤਾ ਨੂੰ ਇਹ ਅੰਡਾ ਦੇ ਆ। ਉਹ ਤੇਰੀ ਭੈਣ ਦੇ ਵਿਆਹ ਲਈ ਇੱਕ ਵੱਡਾ ਕੇਕ ਬਣਾਉਣਾ ਚਾਹੁੰਦੇ ਹਨ।”

...


Tidlig en morgen ropte bestemoren til Vusi på ham:
“Vusi, vær snill og ta med dette egget til foreldrene dine.
De vil lage en stor kake til bryllupet til søstera di.”



ਉਸ ਦੇ ਮਾਤਾ-ਪਿਤਾ ਦੇ ਘਰ ਜਾਂਦੇ ਹੋਏ, ਵੁਸੀ ਨੂੰ ਦੋ ਮੁੰਡੇ ਫਲ ਤੋੜਦੇ ਮਿਲੇ। ਇੱਕ ਮੁੰਡੇ ਨੇ ਵੁਸੀ ਤੋਂ ਅੰਡਾ ਖੋਇਆ ਅਤੇ ਰੁੱਖ ਤੇ ਸੁੱਟਿਆ। ਅੰਡਾ ਟੁੱਟ ਗਿਆ।

...

På vei til foreldrene sine møtte Vusi to gutter som plukket frukt. Én gutt snappet egget fra Vusi og kastet det på et tre. Egget knuste.



“ਇਹ ਤੂੰ ਕੀ ਕੀਤਾ?” ਵੁਸੀ ਰੋਇਆ। “ਉਹ ਅੰਡਾ ਕੇਕ ਲਈ ਸੀ। ਕੇਕ ਮੇਰੀ ਭੈਣ ਦੇ ਵਿਆਹ ਲਈ ਸੀ। ਮੇਰੀ ਭੈਣ ਕੀ ਕਰੇਗੀ ਜੇ ਵਿਆਹ ਵਿੱਚ ਕੋਈ ਕੇਕ ਨਾ ਹੋਇਆ?”

...

“Hva har du gjort?” ropte Vusi. “Det egget var ment for en kake. Kaka var til bryllupet til søstera mi. Hva kommer søstera mi til å si hvis det ikke blir noen bryllupskake?”



ਮੁੰਡਿਆਂ ਨੇ ਵੁਸੀ ਨੂੰ ਛੇੜਨ ਦਾ ਅਫ਼ਸੋਸ ਮੰਨਿਆ। “ਅਸੀਂ ਕੇਕ ਨਾਲ ਮਦਦ ਨਹੀਂ ਕਰ ਸਕਦੇ ਪਰ ਇਹ ਤੇਰੀ ਭੈਣ ਲਈ ਸੋਟੀ ਹੈ,” ਇੱਕ ਨੇ ਕਿਹਾ। ਵੁਸੀ ਆਪਣੀ ਯਾਤਰਾ ਤੇ ਜਾਰੀ ਰਿਹਾ।

...

Guttene var lei seg for at de ertet Vusi. “Vi kan ikke hjelpe deg med kaka, men her er en kjepp til søstera di”, sa den ene. Vusi fortsatte på reisen.



ਰਸਤੇ ਵਿੱਚ ਉਸ ਨੂੰ ਦੋ ਆਦਮੀ ਘਰ ਬਣਾਉਂਦੇ ਮਿਲੇ। “ਕੀ ਅਸੀਂ ਉਹ ਮਜ਼ਬੂਤ ਸੋਟੀ ਵਰਤ ਸਕਦੇ ਹਾਂ?” ਇੱਕ ਨੇ ਪੁੱਛਿਆ। ਪਰ ਸੋਟੀ ਇਮਾਰਤ ਲਈ ਮਜ਼ਬੂਤ ਨਹੀਂ ਸੀ, ਅਤੇ ਉਹ ਟੁੱਟ ਗਈ।

...

På veien møtte han to menn som bygget et hus. “Kan vi bruke den sterke kjeppen?” spurte den ene. Men kjeppen var ikke sterk nok for bygningen, så den knakk.



“ਇਹ ਤੂੰ ਕੀ ਕੀਤਾ?” ਵੁਸੀ ਰੋਇਆ। “ਉਹ ਸੋਟੀ ਮੇਰੀ ਭੈਣ ਲਈ ਤੋਹਫ਼ਾ ਸੀ। ਫ਼ਲ ਤੋੜਨ ਵਾਲਿਆਂ ਨੇ ਮੈਨੂੰ ਸੋਟੀ ਦਿੱਤੀ ਸੀ ਕਿਉਂਕਿ ਉਹਨਾਂ ਨੇ ਕੇਕ ਲਈ ਅੰਡਾ ਤੋੜ ਦਿੱਤਾ ਸੀ। ਕੇਕ ਮੇਰੀ ਭੈਣ ਦੇ ਵਿਆਹ ਲਈ ਸੀ। ਹੁਣ ਕੋਈ ਅੰਡਾ, ਕੋਈ ਕੇਕ, ਅਤੇ ਕੋਈ ਤੋਹਫ਼ਾ ਨਹੀਂ ਹੈ। ਮੇਰੀ ਭੈਣ ਕੀ ਕਰੇਗੀ?”

...

“Hva har du gjort?” ropte Vusi. “Den kjeppen var en gave til søstera mi. Fruktplukkerne ga meg den kjeppen fordi de knuste egget som var ment for kaka. Kaka var ment for bryllupet til søstera mi. Nå er det ikke noe egg, ikke noen kake, og ikke noen gave. Hva kommer søstera mi til å si?”



ਬਿਲਡਰਾਂ ਨੇ ਸੋਟੀ ਤੋੜਨ ਦਾ ਅਫ਼ਸੋਸ ਮੰਨਿਆ। “ਅਸੀਂ ਕੇਕ ਨਾਲ ਮਦਦ ਨਹੀਂ ਕਰ ਸਕਦੇ ਪਰ ਇਹ ਤੇਰੀ ਭੈਣ ਲਈ ਕੁਝ ਘਾਹ-ਫੂਸ ਹੈ,” ਇੱਕ ਨੇ ਕਿਹਾ। ਅਤੇ ਇਸ ਤਰ੍ਹਾਂ ਵੂਸੀ ਆਪਣੀ ਯਾਤਰਾ ਤੇ ਜਾਰੀ ਰਿਹਾ।

...

Bygningsarbeiderne var lei seg for at de knakk kjeppen. “Vi kan ikke hjelpe deg med kaka, men her er litt halmtekke for huset til søstera di”, sa den ene. Og slik fortsatte Vusi på reisen.



ਰਸਤੇ ਵਿੱਚ, ਵੁਸੀ ਨੂੰ ਇੱਕ ਕਿਸਾਨ ਅਤੇ ਗਾਂ ਮਿਲੇ। “ਕੀ ਸੁਆਦੀ ਘਾਹ-ਫੂਸ ਹੈ, ਕੀ ਮੈਂ ਇੱਕ ਟੁਕੜਾ ਲੈ ਸਕਦਾ ਹਾਂ?” ਗਾਂ ਨੇ ਪੁੱਛਿਆ। ਪਰ ਘਾਹ-ਫੂਸ ਇੰਨੀ ਸਵਾਦ ਸੀ ਕਿ ਗਾਂ ਸਾਰੀ ਖਾ ਗਈ!

...

På veien møtte Vusi en bonde og ei ku. “For noe deilig halm, kan jeg få en smakebit?” spurte kua. Men halmen smakte så godt at kua spiste opp alt!



“ਇਹ ਤੂੰ ਕੀ ਕੀਤਾ?” ਵੁਸੀ ਰੋਇਆ। “ਉਹ ਘਾਹ-ਫੂਸ ਮੇਰੀ ਭੈਣ ਲਈ ਤੋਹਫਾ ਸੀ। ਬਿਲਡਰਾਂ ਨੇ ਮੈਨੂੰ ਘਾਹ-ਫੂਸ ਦਿੱਤੀ ਸੀ ਕਿਉਂਕਿ ਉਹਨਾਂ ਨੇ ਫਲ ਤੋੜਨ ਵਾਲਿਆਂ ਦੀ ਸੋਟੀ ਤੋੜ ਦਿੱਤੀ ਸੀ। ਫਲ ਤੋੜਨ ਵਾਲਿਆਂ ਨੇ ਮੈਨੂੰ ਸੋਟੀ ਦਿੱਤੀ ਸੀ ਕਿਉਂਕਿ ਉਹਨਾਂ ਨੇ ਕੇਕ ਲਈ ਅੰਡਾ ਤੋੜ ਦਿੱਤਾ ਸੀ। ਕੇਕ ਮੇਰੀ ਭੈਣ ਦੇ ਵਿਆਹ ਲਈ ਸੀ। ਹੁਣ ਕੋਈ ਅੰਡਾ, ਕੋਈ ਕੇਕ, ਅਤੇ ਕੋਈ ਤੋਹਫਾ ਨਹੀਂ ਹੈ। ਮੇਰੀ ਭੈਣ ਕੀ ਕਰੇਗੀ?”

...


“Hva har du gjort?” ropte Vusi. “Den halmen var en gave til søstera mi. Bygningsarbeiderne ga meg den halmen fordi de knakk kjeppen fra fruktplukkerne. Fruktplukkerne ga meg kjeppen fordi de knuste egget ment for kaka til søstera mi. Kaka var ment for bryllupet til søstera mi. Nå er det ikke noe egg, ikke noen kake, og ikke noen gave. Hva kommer søstera mi til å si?”



ਗਾਂ ਨੇ ਲਾਲਚੀ ਹੋਣ ਦਾ ਅਫ਼ਸੋਸ ਮੰਨਿਆ। ਕਿਸਾਨ ਸਹਿਮਤ ਸੀ ਕਿ ਗਾਂ ਉਸ ਦੀ ਭੈਣ ਲਈ ਤੋਹਫ਼ੇ ਦੇ ਰੂਪ ਵਿੱਚ ਵੁਸੀ ਨਾਲ ਜਾ ਸਕਦੀ ਹੈ। ਅਤੇ ਇਸ ਤਰ੍ਹਾਂ ਵੁਸੀ ਜਾਰੀ ਰਿਹਾ।

...


Kua var lei seg for at hun var grådig. Bonden ble enig i at kua skulle følge med Vusi som en gave til søstera hans. Og slik fortsatte Vusi.



ਪਰ ਗਾਂ ਰਾਤ ਦੇ ਖਾਂਣੇ ਸਮੇਂ ਵਾਪਸ ਕਿਸਾਨ ਕੋਲ ਭੱਜ ਗਈ। ਅਤੇ ਵੁਸੀ ਆਪਣੀ ਯਾਤਰਾ ਤੇ ਗੁੰਮ ਹੋ ਗਿਆ। ਉਹ ਆਪਣੀ ਭੈਣ ਦੇ ਵਿਆਹ ਵਿੱਚ ਬਹੁਤ ਦੇਰੀ ਨਾਲ ਪਹੁੰਚਿਆ। ਮਹਿਮਾਨ ਖਾਣਾਂ ਖਾ ਰਹੇ ਸਨ।

...

Men kua sprang tilbake til bonden rundt middagstid. Og Vusi gikk seg vill på reisen. Han kom fram veldig sent til bryllupet til søstera si. Gjestene var allerede i gang med å spise.



“ਮੈਂ ਕੀ ਕਰਾਂ?” ਵੁਸੀ ਰੋਇਆ। “ਗਾਂ ਜੋ ਭੱਜ ਗਈ ਤੋਹਫਾ ਸੀ, ਬਿਲਡਰਾਂ ਦੀ ਦਿੱਤੀ ਘਾਹ-ਫੂਸ ਦੇ ਬਦਲੇ। ਬਿਲਡਰਾਂ ਨੇ ਮੈਨੂੰ ਘਾਹ-ਫੂਸ ਦਿੱਤੀ ਸੀ ਕਿਉਂਕਿ ਉਹਨਾਂ ਨੇ ਫਲ ਤੋੜਨ ਵਾਲਿਆਂ ਦੀ ਸੋਟੀ ਤੋੜ ਦਿੱਤੀ ਸੀ। ਫਲ ਤੋੜਨ ਵਾਲਿਆਂ ਨੇ ਮੈਨੂੰ ਸੋਟੀ ਦਿੱਤੀ ਸੀ ਕਿਉਂਕਿ ਉਹਨਾਂ ਨੇ ਕੇਕ ਲਈ ਅੰਡਾ ਤੋੜ ਦਿੱਤਾ ਸੀ। ਕੇਕ ਮੇਰੀ ਭੈਣ ਦੇ ਵਿਆਹ ਲਈ ਸੀ। ਹੁਣ ਕੋਈ ਅੰਡਾ, ਕੋਈ ਕੇਕ, ਅਤੇ ਕੋਈ ਤੋਹਫਾ ਨਹੀਂ ਹੈ।”

...

“Hva skal jeg gjøre?” ropte Vusi. “Den kua som sprang bort var en gave til gjengjeld for halmen som bygningsarbeiderne ga meg. Bygningsarbeiderne ga meg halmen fordi de knakk kjeppen fra fruktplukkerne. Fruktplukkerne ga meg kjeppen fordi de knuste egget som var ment for kaka. Kaka var ment for bryllupet. Nå er det ikke noe egg, ikke noen kake, og ikke noen gave.”



ਵੁਸੀ ਦੀ ਭੈਣ ਨੇ ਥੋੜੀ ਦੇਰ ਲਈ ਸੋਚਿਆ, ਫਿਰ ਉਸ ਨੇ ਕਿਹਾ, “ਵੁਸੀ ਮੇਰੇ ਭਰਾ, ਮੈਂ ਸੱਚਮੁੱਚ ਤੋਹਫ਼ੇ ਬਾਰੇ ਪਰਵਾਹ ਨਹੀਂ ਕਰਦੀ। ਮੈਂ ਕੇਕ ਬਾਰੇ ਵੀ ਪਰਵਾਹ ਨਹੀਂ ਕਰਦੀ! ਆਪਾਂ ਸਭ ਇੱਥੇ ਇਕੱਠੇ ਹਾਂ, ਮੈਂ ਖੁਸ਼ ਹਾਂ। ਹੁਣ ਆਪਣੇ ਵਧੀਆ ਕੱਪੜੇ ਪਾ ਕੇ ਆ ਅਤੇ ਆਪਾਂ ਇਸ ਦਿਨ ਨੂੰ ਮਨਾਈਏ!” ਅਤੇ ਵੁਸੀ ਨੇ ਇਸ ਤਰ੍ਹਾਂ ਹੀ ਕੀਤਾ।

...

Søstera til Vusi tenkte en stund, så sa hun: “Vusi, kjære bror, jeg bryr meg virkelig ikke om gaver. Jeg bryr meg ikke en gang om kaka! Vi er alle sammen samlet her, så jeg er glad. Så ta på deg noen fine klær og la oss feire denne dagen!” Så det var det Vusi gjorde.



Barnebøker for Norge

barneboker.no

ਜੇ ਵੁਸੀ ਦੀ ਭੈਣ ਨੇ ਕਿਹਾ

Det søstera til Vusi sa

Skrevet av: Nina Orange

Illustret av: Wiehan de Jager

Oversatt av: Anu Gill (pa), Espen Stranger-Johannessen (nb)

Denne fortellingen kommer fra African Storybook (africanstorybook.org) og er videreformidlet av Barnebøker for Norge (barneboker.no), som tilbyr barnebøker på mange språk som snakkes i Norge.

Dette verket er lisensiert under en Creative Commons
[Navngivelse 3.0 Internasjonal Lisens](https://creativecommons.org/licenses/by/3.0/).